

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ.ਨਗਰ

ਹੁਕਮ :: (372702 ਸਰਰ) 18/358-18 ਕੋ (3) (ਕੋ:ਸ: -4)

ਮਿਤੀ, ਐਸ.ਏ.ਐਸ.ਨਗਰ 16-10-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਨੂੰ ਡਾਕਟਰੀ ਖਰਚੇ ਦੀ ਪੜ੍ਹੀ ਪੁਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|-----------------------|--------------------|--|
| ਸ਼੍ਰੀਮਤੀ ਮਨਦੀਪ ਕੌਰ, ਸੀਨੀਅਰ ਸਹਾਇਕ, ਦਫਤਰ ਡੀ.ਪੀ.ਆਈ (ਸੈ.ਸਿ), ਪੰਜਾਬ। ਬੈਕ ਖਾਤਾ ਨੰ: 61110239234 ਆਈ.ਐਫ.ਐਸ.ਸੀ.ਕੋਡ- ਐਸ.ਬੀ.ਆਈ.ਐਨ 0031319 ਬੈਕ ਦਾ ਨਾਮ- ਸਟੇਟ ਬੈਕ ਆਫ ਇੰਡੀਆ, ਬਤਰਾ ਬਿਲਡਿੰਗ, ਚੰਡੀਗੜ੍ਹ | ਰੁ: 11,750/- (ਕੇਵਲ ਗਿਆਰਾਂ ਹਜ਼ਾਰ ਸੱਤ ਸੌ ਪੰਜਾਹ ਟੁਪਣੇ) | ਸ਼੍ਰੀਮਤੀ ਮਨਦੀਪ ਕੌਰ | ਖੁਦ | 25-04-17 ਤੋਂ 26-04-17 ਤੱਕ, ਡੋਗਰਾ ਨਰਸਿੰਗ ਹੋਮ ਚੰਡੀਗੜ੍ਹ। |

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ 'ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ '2202-ਜਨਰਲ ਐਜੂ-80 ਜਨਰਲ -001 ਡਾਇਰੈਕਸ਼ਨ ਐਡ ਐਡਮਨਿਸਟ੍ਰੇਟਿਵ ਟੂ ਮੈਡੀਕਲ ਚਾਰਜਿਜ ਨਾਨ ਪਲਾਨ ਸਾਲ 2018-19 ਵਿਚੋਂ ਮੀਟ ਹੋਵੇਗਾ।

ਸੁਖਜੀਤ ਪਾਲ ਸਿੰਘ, ਪੀ.ਸੀ.ਐਸ.
ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ) ਪੰਜਾਬ।

ਪਿੱਠ ਅੰਕਣ ਨੰ: 2018 54594-97

ਮਿਤੀ ਐਸ.ਏ.ਐਸ.ਨਗਰ:- 26 -10-18

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਸੁਪਰਡੈਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) ਅਸਲ ਮੈਡੀਕਲ ਬਿਲ ਅਤੇ ਸਹਿ ਪੱਤਰ ਸਮੇਤ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਪੰਜਾਬ, ਐਸ.ਏ.ਐਸ.ਨਗਰ।
- ਸ਼੍ਰੀਮਤੀ ਮਨਦੀਪ ਕੌਰ, ਸੀਨੀਅਰ ਸਹਾਇਕ, ਵਜੀਫਾ ਸ਼ਾਖਾ, ਦਫਤਰ ਡੀ.ਪੀ.ਆਈ (ਸੈ.ਸਿ), ਪੰਜਾਬ।

(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਹੁਕਮ :: (360536 ਸਰਰ) 13/223-17 ਅ 4 (4) (ਕੋ:ਸ-4)

ਮਿਤੀ, ਐਸ.ਏ.ਐਸ.ਨਗਰ :: 11-09-18

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-
ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਸੂਰੀ ਹੋਣਾਂ ਲਿਖੀਆਂ ਸ਼ਰਤਾ ਅਧੀਨ ਦਿੱਤੀ
ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾ |
|---|---|-----------------------|--------------------------|--|
| ਸ਼੍ਰੀਮਤੀ ਛੂਲਾ ਰਾਣੀ, ਰਿਟਾ: ਹਿੰਦੀ ਮਿਸਟ੍ਰੈਸ ਸ਼ਹਸ ਜੈਅੰਤੀ ਮਾਜ਼ਗੀ, ਯੂ.ਟੀ. ਚੰਡੀਗੜ੍ਹ। ਰਿਟਾਇਰਮੈਂਟ ਮਿਤੀ: 30-09-2015 ਬੈਕ ਖਾਤਾ ਨੰ: 55034541238 ਆਈ.ਐਫ.ਐਸ.ਸੀ.ਕੋਡ-ਐਸ.ਬੀ.ਆਈ ਐਨ.0050502 ਬੈਂਕ ਦਾ ਨਾਂ- ਸਟੇਟ ਬੈਂਕ ਆਫ ਇੰਡੀਆ, ਫੇਜ਼-7 ਮੋਹਾਲੀ। ਪੀ.ਪੀ.ਓ ਨੰ: 1115040187/ਪੰਜਾਬ | ਰੁ: 72,355/- (ਕੇਵਲ ਬਹੁੱਤ ਹਜ਼ਾਰ ਤਿੰਨ ਸੌ ਪਚਵੰਜਾ ਰੁਪਏ) | ਸ਼੍ਰੀਮਤੀ ਛੂਲਾ ਰਾਣੀ | ਖੁਦ | 08.01.18 ਤੋਂ 09.01.18 ਤੱਕ ਪੀ.ਜੀ.ਆਈ, ਚੰਡੀਗੜ੍ਹ। |

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ
ਕਰਨਗੇ।
- ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਸੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲ੍ਹਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟਰੇਟ ਦੀ ਬਜਟ
ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਡ ਵੈਲਡੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ
ਵੈਲਡੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਟ ਆਫ
ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਜੀਤ ਪਾਲ ਸਿੰਘ, ਪੀ.ਸੀ.ਐਸ
ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ।

ਪਿਠ ਅੰਕਣ ਨੰ: 2018/54604-01

ਮਿਤੀ ਐਸ.ਏ.ਐਸ.ਨਗਰ: 26 -10-18

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਬੀ ਹਨ) ਭੇਜਕੇ ਲਿਖਿਆ
ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਐਸ.ਏ.ਐਸ.ਨਗਰ।
- ਸ਼੍ਰੀਮਤੀ ਛੂਲਾ ਰਾਣੀ ਰਿਟਾ: ਹਿੰਦੀ ਮਿਸਟ੍ਰੈਸ, ਮਕਾਨ ਨੰ: 3500, ਸੈਕਟਰ 71, ਐਸ.ਏ.ਐਸ.ਨਗਰ, ਮੋਹਾਲੀ।

ੴ

(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

22

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (368417 ਸਰਰ) 18/288-18 ਕੋ (5) (ਕੋ:ਸ-4)

ਮਿਤੀ :: ਐਸ.ਏ.ਐਸ. ਨਗਰ: 15-10-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖਿਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|-----------------|--------------------|--|
| ਸ੍ਰੀ ਮਨਦੀਪ ਸਿੰਘ, ਲੈਕਚਰਾਰ ਕਾਮਰਸ, ਸਸਸਸ ਲੰਗਾ, ਜ਼ਿਲ੍ਹਾ ਪਟਿਆਲਾ। | ਟ੍ਰ: 89,096/- (ਕੇਵਲ ਉਨਾਨਵੇਂ ਹਜ਼ਾਰ ਛਿਆਨਵੇਂ ਰੂਪਏ) | ਸ੍ਰੀ ਮਨਦੀਪ ਸਿੰਘ | ਖੁਦ | 17-06-17 ਤੋਂ 16-11-17 ਤੱਕ ਪੀ.ਜੀ.ਆਈ. ਹਸਪਤਾਲ, ਚੰਡੀਗੜ੍ਹ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ '2202-ਜਨਰਲ ਐਜ਼-02-ਸੈਕੰਡਰੀ ਸਿੱਖਿਆ-109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਜੀਮਬਰਸਮੈਂਟ (ਨਾਨ-ਪਲਾਨ) ਵਿਚੋਂ ਸਾਲ 2018-19 ਦੌਰਾਨ ਡੈਬਿਟ ਹੋਵੇਗਾ।

ਪ੍ਰਸ਼ਾਸਨਕ ਕੁਮਾਰ ਗੋਇਲ ਆਈ.ਏ.ਐਸ.,
ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ।

ਪਿੱਠ ਅੰਕਣ ਨੰ: 2018-54957-60

ਮਿਤੀ ਐਸ.ਏ.ਐਸ. ਨਗਰ : -26 /10/2018

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ) ਪਟਿਆਲਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2018/2363 ਮਿਤੀ 04.09.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਪਟਿਆਲਾ।
- ਪਿੰਸੀਪਲ/ ਮੁੱਖ ਅਧਿਆਪਕ ਸਸਸਸ ਲੰਗ, ਜ਼ਿਲ੍ਹਾ ਪਟਿਆਲਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਜਸਕੀਰਤ ਕੌਰ

(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਜਸਕੀਰਤ ਕੌਰ

ਦੱਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (373583 ਸਰ) 18/385-18 ਕੋ (5) (ਕੋ:ਸ-4)
ਮਿਤੀ :: ਐਸ.ਏ.ਐਸ. ਨਗਰ: 22-10-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|--|---|-------------------|--------------------|---|
| ਸ਼੍ਰੀਮਤੀ ਸਸੀ ਬਾਲਾ, ਹਿੰਦੀ ਮਿਸਟੈਸ, ਸਕੰਸਸਸ ਬੱਸੀ ਪਠਾਣਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ। | ਰੁ: 65,000/- (ਕੇਵਲ ਪੈਂਹਟ ਹਜਾਰ ਰੁਪਏ) | ਸ਼੍ਰੀਮਤੀ ਸਸੀ ਬਾਲਾ | ਖਦ | 14-12-13 ਤੋਂ 24-01-14 ਤੱਕ ਸਰ ਗੰਗਾ ਰਾਮ ਹਸਪਤਾਲ, ਦਿੱਲੀ। |

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ 'ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ '2202-ਜਨਰਲ ਐਜ਼ੂ-02-ਸੈਕੰਡਰੀ ਸਿੱਖਿਆ-109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਗੀਮਬਰਸਮੈਂਟ (ਨਾਨ-ਪਲਾਨ) ਵਿਚੋਂ ਸਾਲ 2018-19 ਦੋਰਾਨ ਡੈਬਿਟ ਹੋਵੇਗਾ।

ਸੁਖਜੀਤ ਪਾਲ ਸਿੰਘ, ਪੀ.ਸੀ.ਐਸ
ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ।

ਪਿੱਠ ਅੰਕਣ ਨੰ: 2018/5496/64

ਮਿਤੀ ਐਸ.ਏ.ਐਸ. ਨਗਰ :- 22/10/2018

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਗਜਿਸਟਰਡ 1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਫਤਿਹਗੜ੍ਹ ਸਾਹਿਬ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-1/2018/5426 ਮਿਤੀ 17.09.18 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਬੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜ਼ਿਲ੍ਹਾ ਖਜਾਨਾ ਅਫਸਰ, ਫਤਿਹਗੜ੍ਹ ਸਾਹਿਬ।
4. ਪ੍ਰਸੀਪਲ/ ਮੁੱਖ ਅਧਿਆਪਕ ਸਕੰਸਸਸ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਲੜ੍ਹ

(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਦਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (368496 ਸਰ) 18/283-18 ਕੋ (5) (ਕੋ:ਸ-4)

ਮਿਤੀ, ਐਸ.ਏ.ਐਸ. ਨਗਰ: 15-10-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਗੇਰੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|-----------------------|--------------------|--|
| ਸ਼੍ਰੀਮਤੀ ਦਲਜੀਤ ਕੌਰ, ਰਿਟਾ. ਪਿੰਸੀਪਲ, ਸਸ਼ਸਸ ਫਤਿਹਗੜ੍ਹ ਚੁੜੀਆਂ, ਗੁਰਦਾਸਪੁਰ। | ਰੁ: 1,04,934/- (ਕੇਵਲ ਇੱਕ ਲੱਖ ਚਾਰ ਹਜ਼ਾਰ ਨੌ ਸੌ ਚੌਥੀ ਰੁਪਏ) | ਸ਼੍ਰੀਮਤੀ ਦਲਜੀਤ ਕੌਰ | ਖੁਦ | 03-08-17 ਤੋਂ 17-08-17 ਤੱਕ ਫੋਰਟਿਸ ਐਸਕਾਟ ਹਸਪਤਾਲ, ਅੰਮ੍ਰਿਤਸਰ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ 'ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੇਰਾਂਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇੰਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਗੀਇੰਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪ੍ਰਸ਼ਾਸਨਕ ਕੁਮਾਰ ਗੋਇਲ ਆਈ.ਏ.ਐਸ.,
ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ।

ਪਿੱਠ ਅੰਕਣ ਨੰ:-2018 54982-85

ਮਿਤੀ ਐਸ.ਏ.ਐਸ. ਨਗਰ :- 26 /10/2018

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਗੁਰਦਾਸਪੁਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-4/2018/1555-56 ਮਿਤੀ 24.08.2018 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਗੁਰਦਾਸਪੁਰ।
- ਪਿੰਸੀਪਲ/ਮੁੱਖ ਅਧਿਆਪਕ ਸਸ਼ਸਸ ਫਤਿਹਗੜ੍ਹ ਚੁੜੀਆਂ, ਗੁਰਦਾਸਪੁਰ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਲੜੀ

(ਜਸਕਿਰਤ ਕੌਰ)

ਸਹਾਇਕ ਡਾਇਰੈਕਟਰ ਕੌਆਰਡੀਨੇਸ਼ਨ ਸ਼ਾਖਾ

11

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (368973 ਸਰਰ) 18/308-18 ਕੌ (5) (ਕੋ:ਸ-4)

ਮਿਤੀ, ਐਸ.ਏ.ਐਸ. ਨਗਰ: 15-10-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੇਸ਼ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਜਿਲ੍ਹਾ | ਇਲਾਜ ਦਾ ਸਮਾਂ |
|--|--|----------------------|--------------------|---|
| ਸ਼੍ਰੀਮਤੀ ਰਜਿੰਦਰ ਕੌਰ, ਰਿਟਾ. ਮੁੱਖ ਅਧਿਆਪਕ, ਸਹਸ ਦੁਗਰੀ, ਰੂਪਨਗਰ। | ਰੁ: 1,51,957/- (ਕੇਵਲ ਇੱਕ ਲੱਖ ਇਕਵੰਜਾ ਹਜ਼ਾਰ ਨੌ ਸੌ ਸਤਵੰਜਾ ਰੁਪਏ) | ਸ਼੍ਰੀ ਰਜਿੰਦਰ ਸਿੰਘ | ਪਤੀ | 20-09-17 ਤੋਂ 03-10-17 ਤੱਕ ਫੋਰਟਿਸ ਹਸਪਤਾਲ, ਗੁੜ੍ਹਗਾਊ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ 'ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇੰਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇੰਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪ੍ਰਸ਼ੰਸਤ ਕੁਮਾਰ ਗੋਇਲ ਆਈ.ਏ.ਐਸ.,
ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ।

ਪਿੱਠ ਅੰਕਣ ਨੰ:-2018 ੫੫੯੦੭-੧੦

ਮਿਤੀ ਐਸ.ਏ.ਐਸ. ਨਗਰ :- 26 /10/2018

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਰੂਪਨਗਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-3/2014/141 ਮਿਤੀ 11.09.2018 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਰੂਪਨਗਰ।
- ਪਿੰਸੀਪਲ/ਮੁੱਖ ਅਧਿਆਪਕ ਸਹਸ ਦੁਗਰੀ, ਰੂਪਨਗਰ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ੴ

(ਜਸਕੀਰਤ ਕੌਰ)

ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (372595 ਸਰਰ) 13/345-18 ਕੋ (3) (ਕੋ:ਸ-4)

ਮਿਤੀ, ਐਸ.ਏ.ਐਸ. ਨਗਰ: 15-10-18

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਹੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|---|--|-----------------------|--------------------|---|
| ਸ਼੍ਰੀਮਤੀ ਵਿਭਾ ਆਰੀਆ, ਰਿਟਾ. ਮੁੱਖ ਅਧਿਆਪਕ, ਸਹਸ ਚੋਟੀਆਂ, ਸ਼੍ਰੀ ਮੁਕਤਸਰ ਸਾਹਿਬ। | ਰੁ: 1,38,472/- (ਕੇਵਲ ਇੱਕ ਲੱਖ ਅਠੱਤੀ ਹਜ਼ਾਰ ਚਾਰ ਸੌ ਬਹੁੱਤਰ ਰੁਪਏ) | ਸ਼੍ਰੀਮਤੀ ਵਿਭਾ ਆਰੀਆ | ਖੁਦ | 13-03-17 ਤੋਂ 20-03-17 ਤੱਕ ਫੇਰਟਿਸ ਹਸਪਤਾਲ, ਬਠਿੰਡਾ। |

ਸ਼ਰਤਾਂ

- ਕਿ ਇਸ ਕਲੇਮ ਦੀ ਦੁਰੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ:ਸਿ:)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਡ ਵੈਲਫੇਅਰ-200 ਅਦਰ ਪ੍ਰੋਗਰਾਮ ਗੈਇੰਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਗੈਇੰਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੈਰਮਿੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪ੍ਰਸ਼ਾਂਤ ਕੁਮਾਰ ਗੋਇਲ ਆਈ.ਏ.ਐਸ.,
ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ।

ਪਿੱਠ ਅੰਕਣ ਨੰ:-2018/੫੫੦੩੫-੩੭

ਮਿਤੀ ਐਸ.ਏ.ਐਸ. ਨਗਰ :- 26 /10/2018

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ), ਸ਼੍ਰੀ ਮੁਕਤਸਰ ਸਾਹਿਬ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-3/2018/9101-02 ਮਿਤੀ 14.09.2018 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਖੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਸ਼੍ਰੀ ਮੁਕਤਸਰ ਸਾਹਿਬ।
- ਪ੍ਰਿਸੀਪਲ/ਮੁੱਖ ਅਧਿਆਪਕ ਸਹਸ ਚੋਟੀਆਂ, ਸ਼੍ਰੀ ਮੁਕਤਸਰ ਸਾਹਿਬ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

ਪ੍ਰੈ

ਜ਼ਿਲ੍ਹਾ
(ਜਸਕੀਰਤ ਕੌਰ)
ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ।

ਹੁਕਮ ਨੰ: (372731 ਸਰਰ) 18/348-18 ਕੋ (3) (ਕੋ:ਸ-4)
ਮਿਤੀ, ਐਸ.ਏ.ਐਸ. ਨਗਰ: 15-10-18

ਪੰਜਾਬ ਸੰਭਾਵਾਂ ਮੈਡੀਕਲ ਅਟੈਂਡੋਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੋਣ ਲਿਖੀਆਂ ਸਰਤਾ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

| ਨਾਮ, ਅਹੁਦਾ | ਰਕਮ | ਰੋਗੀ ਦਾ ਨਾਮ | ਕਰਮਚਾਰੀ ਨਾਲ ਰਿਸ਼ਤਾ | ਇਲਾਜ ਦਾ ਸਮਾਂ |
|--|--|---------------------|--------------------|--|
| ਸ਼੍ਰੀ ਅਵਤਾਰ ਸਿੰਘ, ਰਿਟਾ. ਲੈਕਚਰਾਰ ਹਿਸਟਰੀ, ਸਸਸਸ ਪੂੰਦਾ, ਤਰਨਤਾਰਨ। | ਰੁ: 1,59,187/- (ਕੇਵਲ ਇੱਕ ਲੱਖ ਉਨਾਹਟ ਹਜ਼ਾਰ ਇੱਕ ਸੌ ਸਤਾਸੀ ਤੁਪਣੇ) | ਸ਼੍ਰੀ ਅਵਤਾਰ ਸਿੰਘ | ਖੁਦ | 05-12-17 ਤੋਂ 10-12-17 ਤੱਕ ਰੰਗਵਾਹ ਹਸਪਤਾਲ, ਅੰਮ੍ਰਿਤਸਰ। |

ਸ਼ਰਤਾਂ

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ.)/ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੂਭੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੇਰਾਂਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਡੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਡ ਵੈਲਡੇਅਰ-200 ਅਦਰ ਪ੍ਰੋਗਰਾਮ ਗੀਏਂਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਗੀਏਂਬਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮੰਟ ਪੈਨਸ਼ਨਰਜ਼ ਸਾਲ 2018-19 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪ੍ਰਸ਼ਾਸਨਕ ਕੁਮਾਰ ਗੋਇਲ ਆਈ.ਏ.ਐਸ.,
ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ।

ਪਿੱਠ ਅੰਕਣ ਨੰ:-2018/੯੫੦੩੯-੪੨

ਮਿਤੀ ਐਸ.ਏ.ਐਸ. ਨਗਰ :- 26 /10/2018

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਤਰਨਤਾਰਨ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2018/52294 ਮਿਤੀ 11.09.2018 ਦੇ ਹਵਾਲੇ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
- ਜ਼ਿਲ੍ਹਾ ਖਜਾਨਾ ਅਫਸਰ, ਤਰਨਤਾਰਨ।
- ਪ੍ਰਸੀਪਲ/ਮੁੱਖ ਅਧਿਆਪਕ ਸਸਸਸ ਪੂੰਦਾ, ਤਰਨਤਾਰਨ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।

੫੨


(ਜਸਕੀਰਤ ਕੌਰ)
ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਸ਼ਾਖਾ